

ਗਉੜੀ ॥ ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥ ਕਰਮ ਧਰਮ ਕਰਤੇ ਬਹੁ
ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥੧॥ ਸਾਸ ਗ੍ਰਾਸ ਕੇ ਦਾਤੇ ਠਾਕੁਰੁ ਸੇ ਕਿਉ ਮਨਹੁ ਬਿਸਾਰਿਓ ਰੇ
॥ ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥ ੧॥ ਰਹਾਉ ॥ ਤ੍ਰਿਸਨਾ ਤ੍ਰਿਖਾ ਭੂਖ
ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥ ਉਨ ਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ
ਧਾਰਿਓ ਰੇ ॥੨॥ ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥ ਕਰਮ ਭਾਗ
ਸੰਤਨ ਸੰਗਾਨੇ ਕਾਸਟ ਲੋਹੁ ਉਧਾਰਿਓ ਰੇ ॥੩॥ ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ ਹਮ
ਹਾਰਿਓ ਰੇ ॥ ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥ ੪॥੧॥੫॥੫੬॥

{ਪੰਨਾ 335}

ਪਦਅਰਥ:- ਜੇਤੇ—ਜਿਤਨੇ ਭੀ ਬੰਦੇ। ਤੇ—ਉਹ ਸਾਰੇ। ਭਵ ਸਾਗਰੁ—ਸੰਸਾਰ-ਸਮੁੰਦਰ। ਰੇ—ਹੇ ਭਾਈ! ਕਰਮ—
ਧਾਰਮਿਕ ਰਸਮਾਂ। ਧਰਮ—ਵਰਨ ਆਸ਼੍ਰਮਾਂ ਦੀਆਂ ਆਪੋ ਆਪਣੀਆਂ ਰਸਮਾਂ ਕਰਨ ਦਾ ਫਰਜ਼। ਸੰਜਮ—
ਧਾਰਮਿਕ ਪ੍ਰਣ। ਅਹੰਬੁਧਿ—{ਅਹੰ—ਮੈਂ। ਬੁਧਿ—ਅਕਲ} ‘ਮੈਂ, ਮੈਂ’ ਕਰਨ ਵਾਲੀ ਅਕਲ, ਹਉਮੈ, ਅਹੰਕਾਰ।
ਜਾਰਿਓ—ਸਾੜ ਲਿਆ।1।

ਸਾਸ—ਸਾਹ, ਸੁਆਸ, ਜਿੰਦ। ਗ੍ਰਾਸ—ਗ੍ਰਾਹੀ, ਰੋਜ਼ੀ। ਕਉਡੀ ਬਦਲੈ—ਕੌਡੀ ਦੀ ਖਾਤਰ। ਹਾਰਿਓ—ਗਵਾ
ਦਿੱਤਾ।1। ਰਹਾਉ।

ਤ੍ਰਿਸਨਾ—ਤ੍ਰੇਹ, ਲਾਲਸਾ,। ਤ੍ਰਿਖਾ—ਤ੍ਰੇਹ, ਲਾਲਸਾ। ਭ੍ਰਮਿ—ਭਰਮ ਵਿਚ, ਭਟਕਣਾ ਦੇ ਕਾਰਨ। ਉਨਮਤ—
ਮਸਤਿਆ ਹੋਇਆ। ਹਿਰਿਓ—ਠੱਗਿਆ ਹੋਇਆ। ਮਾਨ ਹਿਰਿਓ—ਹੰਕਾਰ ਦਾ ਠੱਗਿਆ ਹੋਇਆ।2।

ਲੁਭਤ—ਲੋਭੀ। ਰਸ—ਚਸਕੇ। ਮਦ—ਨਸ਼ਾ। ਕਰਮ—ਚੰਗੇ ਕੰਮ। ਕਰਮ ਭਾਗ—ਜਿਨ੍ਹਾਂ ਦੇ ਭਾਗਾਂ ਵਿਚ ਪਿਛਲੇ
ਕੀਤੇ ਚੰਗੇ ਕੰਮ ਹਨ। ਕਾਸਟ—ਲੱਕੜੀ।3।

ਧਾਵਤ—ਦੌੜਦੇ ਦੌੜਦੇ। ਭ੍ਰਮਿ—ਭਟਕਣਾ ਵਿਚ। ਦੁਖ ਕਰਿ—ਦੁੱਖ ਪਾ ਪਾ ਕੇ। ਹਾਰਿਓ—ਹਾਰ ਗਿਆ ਹਾਂ,
ਥੱਕ ਗਿਆ ਹਾਂ। ਕਹਿ—ਕਹੈ, ਆਖਦਾ ਹੈ। ਗੁਰ ਮਿਲਤ—ਗੁਰੂ ਨੂੰ ਮਿਲਦਿਆਂ ਹੀ।4।

ਅਰਥ:- ਹੇ ਭਾਈ! ਧਾਰਮਿਕ ਰਸਮਾਂ, ਵਰਨ ਆਸ਼੍ਰਮਾਂ ਦੀਆਂ ਆਪੋ ਆਪਣੀਆਂ ਰਸਮਾਂ ਕਰਨ ਦੇ ਫਰਜ਼ ਅਤੇ ਹੋਰ
ਕਈ ਕਿਸਮ ਦੇ ਧਾਰਮਿਕ ਪ੍ਰਣ ਕਰਨ ਨਾਲ ਹਉਮੈ (ਮਨੁੱਖ ਦੇ) ਮਨ ਨੂੰ ਸਾੜ ਦਿੰਦੀ ਹੈ। ਜਿਹੜੇ ਜਿਹੜੇ ਭੀ ਮਨੁੱਖ
ਅਜਿਹੇ ਜਤਨ ਕਰਦੇ ਹਨ, ਉਹ ਸਾਰੇ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਇਹ ਰਸਮਾਂ ਸੰਸਾਰ-ਸਮੁੰਦਰ ਤੋਂ
ਪਾਰ ਨਹੀਂ ਲੰਘਾਉਂਦੀਆਂ (ਸੰਸਾਰ ਦੇ ਵਿਕਾਰਾਂ ਤੋਂ ਬਚਾ ਨਹੀਂ ਸਕਦੀਆਂ)।1।

ਹੇ ਭਾਈ! ਜਿੰਦ ਤੇ ਰੋਜ਼ੀ ਦੇ ਦੇਣ ਵਾਲਾ ਇਕ ਪਰਮਾਤਮਾ ਹੀ ਹੈ। ਤੂੰ ਉਸ ਨੂੰ ਆਪਣੇ ਮਨੋਂ ਕਿਉਂ ਭੁਲਾ ਦਿੱਤਾ ਹੈ?
ਇਹ (ਮਨੁੱਖ-) ਜਨਮ (ਮਾਨੋ) ਹੀਰਾ ਹੈ, ਅਮੋਲਕ ਲਾਲ ਹੈ, ਪਰ ਤੂੰ ਤਾਂ ਇਸ ਨੂੰ ਕੌਡੀ ਦੀ ਖਾਤਰ ਗਵਾ ਦਿੱਤਾ
ਹੈ।1। ਰਹਾਉ।

ਹੇ ਭਾਈ! ਤੂੰ ਕਦੇ ਆਪਣੇ ਦਿਲ ਵਿਚ ਵਿਚਾਰ ਨਹੀਂ ਕੀਤੀ ਕਿ ਭਟਕਣਾ ਦੇ ਕਾਰਨ ਤੈਨੂੰ ਤਾਂ ਮਾਇਆ ਦੀ ਭੁੱਖ-
ਤ੍ਰੇਹ ਲੱਗੀ ਹੋਈ ਹੈ। (ਕਰਮਾਂ ਧਰਮਾਂ ਵਿਚ ਹੀ) ਤੂੰ ਮਸਤਿਆ ਤੇ ਹੰਕਾਰਿਆ ਰਹਿੰਦਾ ਹੈ। ਗੁਰੂ ਦਾ ਸ਼ਬਦ ਤੂੰ ਕਦੇ
ਆਪਣੇ ਮਨ ਵਿਚ ਵਸਾਇਆ ਹੀ ਨਹੀਂ।2।

(ਪ੍ਰਭੂ ਨੂੰ ਵਿਸਾਰਨ ਕਰਕੇ) ਤੂੰ (ਦੁਨੀਆ ਦੇ) ਸੁਆਦਾਂ ਦਾ ਲੋਭੀ ਬਣ ਰਿਹਾ ਹੈ। ਇੰਦ੍ਰੀ ਦੇ ਚਸਕੇ ਦਾ ਪ੍ਰੇਰਿਆ
ਹੋਇਆ ਤੂੰ ਵਿਕਾਰਾਂ ਦੇ ਨਸ਼ੇ ਦੇ ਸੁਆਦ ਲੈਂਦਾ ਰਹਿੰਦਾ ਹੈ। ਜਿਨ੍ਹਾਂ ਦੇ ਮੱਥੇ ਉੱਤੇ ਚੰਗੇ ਭਾਗ (ਜਾਗਦੇ) ਹਨ,

ਉਹਨਾਂ ਨੂੰ ਸਾਧ-ਸੰਗਤ ਵਿਚ (ਲਿਆ ਕੇ ਪ੍ਰਭੂ ਵਿਕਾਰਾਂ ਤੋਂ ਇਉਂ) ਬਚਾਉਂਦਾ ਹੈ ਜਿਵੇਂ ਲੱਕੜੀ ਲੋਹੇ ਨੂੰ (ਸਮੁੰਦਰ ਤੋਂ) ਪਾਰ ਲੰਘਾਉਂਦੀ ਹੈ।3।

ਕਬੀਰ ਆਖਦਾ ਹੈ—ਜੂਨਾਂ ਵਿਚ, ਜਨਮਾਂ ਵਿਚ ਦੌੜ ਦੌੜ ਕੇ, ਭਟਕ ਭਟਕ ਕੇ ਮੈਂ ਤਾਂ ਥੱਕ ਗਿਆ ਹਾਂ। ਦੁੱਖ ਸਹਾਰ ਸਹਾਰ ਕੇ ਹੋਰ ਆਸਰੇ ਛੱਡ ਬੈਠਾ ਹਾਂ (ਅਤੇ ਗੁਰੂ ਦੀ ਸ਼ਰਨ ਲਈ ਹੈ) ਸਤਿਗੁਰੂ ਨੂੰ ਮਿਲਦਿਆਂ ਹੀ (ਪ੍ਰਭੂ ਦਾ ਨਾਮ-ਰੂਪ) ਸਭ ਤੋਂ ਸ਼੍ਰੇਸ਼ਟ ਰਸ ਪੈਦਾ ਹੁੰਦਾ ਹੈ, ਅਤੇ ਪਿਆਰ ਨਾਲ ਕੀਤੀ ਹੋਈ ਪ੍ਰਭੂ ਦੀ ਭਗਤੀ (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਤੋਂ) ਬਚਾ ਲੈਂਦੀ ਹੈ।4।1।5। 56।

ਸ਼ਬਦ ਦਾ ਭਾਵ:- ਨਿਰੀਆਂ ਧਾਰਮਿਕ ਰਸਮਾਂ ਤੇ ਵਰਨ ਆਸ਼੍ਰਮਾਂ ਦੀਆਂ ਰਸਮਾਂ ਤਾਂ ਸਗੋਂ ਹਉਮੈ ਪੈਦਾ ਕਰਦੀਆਂ ਹਨ, ਮਾਇਆ ਵਿਚ ਹੀ ਫਸਾਉਂਦੀਆਂ ਹਨ। ਪ੍ਰਭੂ ਦੀ ਮਿਹਰ ਨਾਲ ਜੋ ਮਨੁੱਖ ਸਤ-ਸੰਗ ਵਿਚ ਆ ਕੇ ਨਾਮ ਸਿਮਰਦਾ ਹੈ, ਉਹੀ ਵਿਕਾਰਾਂ ਤੋਂ ਬਚਦਾ ਹੈ। 56।